

ਸੂਹੀ ਮਹਲਾ ੫ ਗੁਣਵੰਤੀ ॥

Soohee, Fifth Mehl, Gunvantee ~ The Worthy And Virtuous Bride:

ਜੇ ਦੀਸੈ ਗੁਰਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥

When I see a Sikh of the Guru, I humbly bow and fall at his feet.

ਆਖਾ ਬਿਰਥਾ ਜੀਅ ਕੀ ਗੁਰੁ ਸਜਣੁ ਦੇਹਿ ਮਿਲਾਇ ਜੀਉ ॥

I tell to him the pain of my soul, and beg him to unite me with the Guru, my Best Friend.

ਸੇਈ ਦਸਿ ਉਪਦੇਸੜਾ ਮੇਰਾ ਮਨੁ ਅਨਤ ਨ ਕਾਹੂ ਜਾਇ ਜੀਉ ॥

I ask that he impart to me such an understanding, that my mind will not go out wandering anywhere else.

ਇਹੁ ਮਨੁ ਤੈ ਕੂੰ ਡੇਵਸਾ ਮੈ ਮਾਰਗੁ ਦੇਹੁ ਬਤਾਇ ਜੀਉ ॥

I dedicate this mind to you. Please, show me the Path to God.

ਹਉ ਆਇਆ ਦੂਰਹੁ ਚਲਿ ਕੈ ਮੈ ਤਕੀ ਤਉ ਸਰਣਾਇ ਜੀਉ ॥

I have come so far, seeking the Protection of Your Sanctuary.

ਮੈ ਆਸਾ ਰਖੀ ਚਿਤਿ ਮਹਿ ਮੇਰਾ ਸਭੇ ਦੁਖੁ ਗਵਾਇ ਜੀਉ ॥

Within my mind, I place my hopes in You; please, take my pain and suffering away!

ਇਤੁ ਮਾਰਗਿ ਚਲੇ ਭਾਈਅੜੇ ਗੁਰੁ ਕਰੈ ਸੁ ਕਾਰ ਕਮਾਇ ਜੀਉ ॥

So walk on this Path, O sister soul-brides; do that work which the Guru tells you to do.

ਤਿਆਗੋਂ ਮਨ ਕੀ ਮਤੜੀ ਵਿਸਾਰੋਂ ਦੂਜਾ ਭਾਉ ਜੀਉ ॥

Abandon the intellectual pursuits of the mind, and forget the love of duality.

ਇਉ ਪਾਵਹਿ ਹਰਿ ਦਰਸਾਵੜਾ ਨਹ ਲਗੈ ਤਤੀ ਵਾਉ ਜੀਉ ॥

In this way, you shall obtain the Blessed Vision of the Lord's Darshan; the hot winds shall not even touch you.

ਹਉ ਆਪਹੁ ਬੋਲਿ ਨ ਜਾਣਦਾ ਮੈ ਕਹਿਆ ਸਭੁ ਹੁਕਮਾਉ ਜੀਉ ॥

By myself, I do not even know how to speak; I speak all that the Lord commands.

ਹਰਿ ਭਗਤਿ ਖਜਾਨਾ ਬਖਸਿਆ ਗੁਰਿ ਨਾਨਕਿ ਕੀਆ ਪਸਾਉ ਜੀਉ ॥

I am blessed with the treasure of the Lord's devotional worship; Guru Nanak has been kind and compassionate to me.

ਮੈ ਬਹੁੜਿ ਨ ਤ੍ਰਿਸਨਾ ਭੁਖੜੀ ਹਉ ਰਜਾ ਤ੍ਰਿਪਤਿ ਅਘਾਇ ਜੀਉ ॥

I shall never again feel hunger or thirst; I am satisfied, satiated and fulfilled.

ਜੇ ਗੁਰ ਦੀਸੈ ਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥੩॥

When I see a Sikh of the Guru, I humbly bow and fall at his feet. ||3||